

I/17714/2020

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਬਰਨਾਲਾ

ਜ਼ਿਲਾ ਪ੍ਰਸ਼ਾਸਨ ਵੱਲੋਂ ਰੈੱਡ ਕ੍ਰਾਸ ਵਲੰਟੀਅਰਾਂ ਰਾਹੀਂ ਲੋੜਵੰਦਾਂ ਤੱਕ ਰਾਸ਼ਨ ਪਹੁੰਚਾਉਣ ਦੇ ਉਪਰਾਲੇ ਜਾਰੀ

\* ਪਿੰਡ ਕਾਲੋਕੇ ਅਤੇ ਅਸਪਾਲ ਖੁਰਦ ਵਿਚ ਵੀਡੀਆ ਰਾਸ਼ਨ

ਧਨੌਲਾ/ਬਰਨਾਲਾ, 9 ਅਪਰੈਲ

ਜ਼ਿਲਾ ਪ੍ਰਸ਼ਾਸਨ ਵੱਲੋਂ ਲੋੜਵੰਦਾਂ ਤੱਕ ਰਾਸ਼ਨ ਪਹੁੰਚਾਉਣ ਦੇ ਉਪਰਾਲੇ ਜਾਰੀ ਹਨ। ਰੈੱਡ ਕਰਾਸ ਸੁਸਾਇਟੀ ਦੇ ਵਲੰਟੀਅਰਾਂ ਦੀ ਮਦਦ ਨਾਲ ਜਿੱਥੇ ਪਿੰਡਾਂ ਵਿਚ ਪੇਂਡੂ ਵਿਕਾਸ ਵਿਭਾਗ ਦੀ ਨਿਗਰਾਨੀ ਹੇਠ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ, ਉਥੇ ਸ਼ਹਿਰਾਂ ਵਿਚ ਨਗਰ ਕੌਂਸਲ ਅਧਿਕਾਰੀ ਇਸ ਕਾਰਜ ਦੀ ਦੇਖ-ਰੇਖ ਕਰ ਰਹੇ ਹਨ।

ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ੁਰੂਆਤੀ ਪੱਧਰ 'ਤੇ ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ, ਜੋ ਸਮਾਰਟ ਰਾਸ਼ਨ ਕਾਰਡ ਸਕੀਮ ਤੋਂ ਵਾਂਝੇ ਰਹਿ ਗਏ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ ਨੇ ਦੱਸਿਆ ਕਿ ਪਿੰਡਾਂ ਵਿਚ ਲੋੜਵੰਦਾਂ ਨੂੰ ਘਰ ਘਰ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਇਸ ਦੌਰਾਨ ਏਡੀਸੀ (ਵਿਕਾਸ) ਸ੍ਰੀ ਅਰੁਣ ਜਿੰਦਲ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਕੁਮਾਰ ਤੇ ਬੀਡੀਪੀਓ ਸ੍ਰੀ ਭੂਸ਼ਣ ਕੁਮਾਰ ਵੱਲੋਂ ਪਿੰਡ ਕਾਲੋਕੇ ਅਤੇ ਅਸਪਾਲ ਖੁਰਦ ਵਿਚ ਖੁਦ ਰਾਸ਼ਨ ਵੰਡਿਆ ਗਿਆ। ਉਨ੍ਹਾਂ ਕਿਹਾ ਰੈੱਡ ਕਰਾਸ ਵਲੰਟੀਅਰਾਂ ਦੀ ਮਦਦ ਨਾਲ ਸਾਰੇ ਪਿੰਡਾਂ ਵਿਚ ਲੋੜਵੰਦਾਂ ਨੂੰ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।

I/17713/2020

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਬਰਨਾਲਾ

ਇਕਾਤਵਾਸ ਕੀਤੇ ਵਿਅਕਤੀ ਘਰਾਂ ਤੋਂ ਬਾਹਰ ਨਾ ਆਉਣ, ਹੋਵੇਗੀ ਸਖਤ ਕਾਰਵਾਈ: ਜ਼ਿਲਾ ਮੈਜਿਸਟ੍ਰੇਟ

\* ਜ਼ਿਲਾ ਮੈਜਿਸਟ੍ਰੇਟ ਵੱਲੋਂ ਸੈਕਟਰਾਂ ਅਫਸਰਾਂ ਨੂੰ ਤਿੱਖੀ ਨਜ਼ਰ ਰੱਖਣ ਦੀ ਹਦਾਇਤ

ਬਰਨਾਲਾ, 9 ਅਪਰੈਲ

ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਸਖਤ ਹਦਾਇਤ ਦਿੱਤੀ ਗਈ ਹੈ ਕਿ ਸਿਹਤ ਵਿਭਾਗ ਵੱਲੋਂ ਜਿਹੜੇ ਵਿਅਕਤੀਆਂ ਨੂੰ ਘਰਾਂ ਵਿਚ 14 ਦਿਨਾਂ ਲਈ ਇਕਾਤਵਾਸ ਕੀਤਾ ਹੋਇਆ ਹੈ, ਜੇਕਰ ਉਹ ਵਿਅਕਤੀ ਘਰਾਂ ਤੋਂ ਬਾਹਰ ਪਾਏ ਜਾਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਾਹਰੋਂ ਆਉਣ ਵਾਲੇ ਭਾਵ ਟਰੈਵਲ ਹਿਸਟਰੀ ਵਾਲੇ ਵਿਅਕਤੀਆਂ ਜਾਂ ਰਿਪੋਰਟ ਨੈਗੇਟਿਵ ਆਉਣ ਵਾਲੇ ਵਿਅਕਤੀਆਂ (ਜਦੋਂ ਤੱਕ ਦੁਬਾਰਾ ਜਾਂਚ ਦੀ ਰਿਪੋਰਟ ਨਹੀਂ ਆਉਂਦੀ) ਜਾਂ ਕੁਝ ਹੋਰ ਕੇਸਾਂ ਵਿਚ ਵਿਅਕਤੀਆਂ ਨੂੰ 14 ਦਿਨਾਂ ਲਈ ਘਰਾਂ ਵਿਚ ਇਕਾਤਵਾਸ ਕੀਤਾ ਜਾਂਦਾ ਹੈ। ਅਜਿਹੇ ਵਿਅਕਤੀਆਂ ਦੇ ਘਰਾਂ ਅੱਗੇ ਇਕਾਤਵਾਸ ਸਬੰਧੀ ਬੋਰਡ ਲਾਇਆ ਜਾਂਦਾ ਹੈ। ਅਜਿਹੇ ਵਿਅਕਤੀਆਂ ਨੂੰ ਘਰਾਂ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ, ਜੇਕਰ ਅਜਿਹਾ ਕੋਈ ਮਾਮਲਾ ਪਾਇਆ ਜਾਂਦਾ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।

ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਵਿਚ 35 ਸੈਕਟਰ ਅਫਸਰ/ਮੈਜਿਸਟ੍ਰੇਟ ਲਾਏ ਗਏ ਹਨ, ਜੋ ਇਕਾਤਵਾਸ ਕੀਤੇ ਵਿਅਕਤੀਆਂ 'ਤੇ ਨਜ਼ਰ ਰੱਖ ਰਹੇ ਹਨ ਅਤੇ ਸਬੰਧਤ ਇਲਾਕਿਆਂ ਵਿਚ ਖਾਣ-ਪਾਣ ਦੀਆਂ ਵਸਤਾਂ, ਦਵਾਈਆਂ ਤੇ ਹੋਰ ਚੀਜ਼ਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਂਦੇ ਹਨ ਅਤੇ ਰੋਜ਼ਾਨਾ ਪੱਧਰ 'ਤੇ ਰਿਪੋਰਟ ਭੇਜਦੇ ਹਨ। ਉਨ੍ਹਾਂ ਸੈਕਟਰ ਅਫਸਰਾਂ ਨੂੰ ਵੀ ਹਦਾਇਤ ਕੀਤੀ ਜੇਕਰ ਇਕਾਤਵਾਸ ਕੀਤੇ ਕਿਸੇ ਵਿਅਕਤੀ ਦੇ ਘਰ ਤੋਂ ਬਾਹਰ ਆਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਫੌਰੀ ਸੂਚਨਾ ਦਿੱਤੀ ਜਾਵੇ ਤਾਂ ਜੋ ਸਖਤ ਕਾਰਵਾਈ ਕੀਤੀ ਜਾ ਸਕੇ, ਕਿਉਂਕਿ ਕਰੋਨਾ ਵਾਇਰਸ ਤੋਂ ਬਚਾਅ ਦਾ ਤਰੀਕਾ ਇਹੀ ਹੈ ਤੇ ਜ਼ਿਲਾ ਵਾਸੀ ਲੋੜੀਂਦੇ ਇਹੀ ਚੁਰ ਵਰਤਣ।

I/17711/2020

**o/o District Public Relations Officer, Barnala**

**2 VENTILATORS INSTALLED AT CIVIL HOSPITAL, THIRD SOON: DEPUTY COMMISSINOR**

- **DC HANDED OVER 200 PPE KITS TO MEDICAL STAFF OF BARNALA**
- **N95 MASKS AND SANITIZERS ALSO DISTRIBUTED**

Barnala, April 9

Deputy Commissioner, Barnala Mr. Tej Partap Singh Phoolka said that 2 ventilators have been installed and operational at civil hospital, Barnala and third would be installed soon, for any medical emergency.

Meanwhile, DC handed over 200 PPE kits, 200 N95 Masks and 500 Sanitizers to medical staff of civil hospital Barnala. On the occasion Deputy Commissioner said that district administration has immediately arranged the 200 PPE kits after the demand raised by health staff. There will be no shortage of medical equipments, DC assured to Civil Surgeon.

Mr. Phoolka said that taking a new initiative, district administration has also set up sanitization chamber at civil hospital Barnala, which is helpful in sanitizing whole body within 10 seconds. Two more sanitization chamber would be set up at civil hospital soon with the help of Solver Software Company. Meanwhile, Deputy Commissioner complimented the services of medical and paramedical staff, which are fighting against COVID-19.